

**ਬਾਬਾ ਸੁੰਦਰ ਜੀ**  
**Baba Sundar Ji**  
(pages 923-924)

All text arrangement, conversion to Unicode Gurmukhi/Devanagari fonts, Phonetic transliteration and formatting etc by: Kulbir Singh Thind, MD. English translation by: Sant Singh Khalsa, MD. Any use of text for commercial or internet projects requires express written approval from: [Kulbir S Thind, MD](#) and [Sant Singh Khalsa, MD](#).

**ਰਾਮਕਲੀ ਸਦੁ**

ਰਾਮਕਲੀ ਸਦੁ

raamkalee sadu

Raamkalee, Sadd ~ The Call Of Death:

**ੴ ਸਤਿਗੁਰ ਪ੍ਰਸਾਦਿ ॥**

ੴ ਸਤਿਗੁਰ ਪ੍ਰਸਾਦਿ ॥

ik-oNkaar satgur parsaad.

One Universal Creator God. By The Grace Of The True Guru:

**ਜਗਿ ਦਾਤਾ ਸੋਇ ਭਗਤਿ ਵਡਲੁ ਤਿਹੁ ਲੋਇ ਜੀਉ ॥**

ਜਗਿ ਦਾਤਾ ਸੋਇ ਭਗਤਿ ਵਡਲੁ ਤਿਹੁ ਲੋਇ ਜੀਉ ॥

jag daataa so-ay bhagat vachhal tihu lo-ay jee-o.

He is the Great Giver of the Universe, the Lover of His devotees, throughout the three worlds.

**ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥**

ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥

gur sabad samaav-ay avar na jaanai ko-ay jee-o.

One who is merged in the Word of the Guru's Shabad does not know any other.

**ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥**

ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥

avro na jaaneh sabad gur kai ayk naam Dhi-aavhay.

Dwelling upon the Word of the Guru's Shabad, he does not know any other; he meditates on the One Name of the Lord.

**ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥**

ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥

parsaad naanak guroo angad param padvee paavhay.

By the Grace of Guru Nanak and Guru Angad, Guru Amar Das obtained the supreme status.

**ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥**

ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥

aa-i-aa hakaaraa chalanvaaraa har raam naam samaa-i-aa.

And when the call came for Him to depart, He merged in the Name of the Lord.

**ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥**

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥

jag amar atal atol thaakur bhagat tay har paa-i-aa. ||1||

Through devotional worship in this world, the imperishable, immovable, immeasurable Lord is found. ||1||

**ਹਰਿ ਭਾਣਾ ਗੁਰੁ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥**

ਹਰਿ ਭਾਣਾ ਗੁਰੁ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥

har bhaanaa gur bhaa-i-aa gur jaavai har parabh paas jee-o.

The Guru gladly accepted the Lord's Will, and so the Guru easily reached the Lord God's Presence.

**ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥**

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥

satgur karay har peh bayntee mayree paij rakhahu ardaas jee-o.

The True Guru prays to the Lord, "Please, save my honor. This is my prayer".

**ਪੈਜ ਰਾਖਹੁ ਹਰਿ ਜਨਹੁ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥**

ਪੈਜ ਰਾਖਹੁ ਹਰਿ ਜਨਹੁ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥

paij raakho har janah kayree har dayh naam niranjano.

Please save the honor of Your humble servant, O Lord; please bless him with Your Immaculate Name.

**ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥**

ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥

ant chaldi-aa ho-ay baylee jamdoot kaal nikhanjano.

At this time of final departure, it is our only help and support; it destroys death, and the Messenger of Death.

**ਸਤਿਗੁਰੁ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥**

ਸਤਿਗੁਰੁ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥

satguroo kee bayntee paa-ee har parabh sunee ardaas jee-o.

The Lord God heard the prayer of the True Guru, and granted His request.

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਤ ॥੨॥

har Dhaar kirpaa satgur milaa-i-aa Dhan Dhan kahai saabaas jee-o. ||2||

The Lord showered His Mercy, and blended the True Guru with Himself; He said, "Blessed! Blessed! Wonderful!"||2||

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਤ ॥

mayray sikh sunhu put bhaa-eeho mayrai har bhaanaa aa-o mai paas jee-o.

Listen O my Sikhs, my children and Siblings of Destiny; it is my Lord's Will that I must now go to Him.

ਹਰਿ ਭਾਣਾ ਗੁਰੁ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥

ਹਰਿ ਭਾਣਾ ਗੁਰੁ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਤ ॥

har bhaanaa gur bhaa-i-aa mayraa har parabh karay saabaas jee-o.

The Guru gladly accepted the Lord's Will, and my Lord God applauded Him.

ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭੁ ਭਾਣਾ ਭਾਵਏ ॥

ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭੁ ਭਾਣਾ ਭਾਵਏ ॥

bhagat satgur purakh so-ee jis har parabh bhaanaa bhaav-ay.

One who is pleased with the Lord God's Will is a devotee, the True Guru, the Primal Lord.

ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥

ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥

aanand anhad vajeh vaajay har aap gal maylaava-ay.

The unstruck sound current of bliss resounds and vibrates; the Lord hugs him close in His embrace.

ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥

ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਤ ॥

tusee put bhaa-ee parvaar mayraa man vaykhhu kar nirjaas jee-o.

O my children, siblings and family, look carefully in your minds, and see.

ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭੁ ਪਾਸਿ ਜੀਉ ॥੩॥

ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭੁ ਪਾਸਿ ਜੀਤ ॥੩॥

Dhur likhi-aa parvaanaa firai naahee gur jaa-ay har parabh paas jee-o. ||3||

The pre-ordained death warrant cannot be avoided; the Guru is going to be with the Lord God. ||3||

**ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥**

ਸਤਿਗੁਰਿ ਆਪਣੈ ਆਪਣੈ ਬਹਿ ਪਰਵਾਰੁ ਸਦਾਇਆ ॥

satgur bhaanai aapnai bahi parvaar sadaa-i-aa.

The True Guru, in His Own Sweet Will, sat up and summoned His family.

**ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥**

ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥

mat mai pichhai ko-ee rovsee so mai mool na bhaa-i-aa.

Let no one weep for me after I am gone. That would not please me at all.

**ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤੁ ਕੀ ਪੈਜ ਭਾਵਏ ॥**

ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤੁ ਕੀ ਪੈਜ ਭਾਵਏ ॥

mit paijhai mit bigsai jis mit kee paij bhaav-ay.

When a friend receives a robe of honor, then his friends are pleased with his honor.

**ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੁ ਪੈਨਾਵਏ ॥**

ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੁ ਪੈਨਾਵਏ ॥

tusee veechaar daykhhu put bhaa-ee har satguroo painaava-ay.

Consider this and see, O my children and siblings; the Lord has given the True Guru the robe of supreme honor.

**ਸਤਿਗੁਰੁ ਪਰਤਖਿ ਹੋਏ ਬਹਿ ਰਾਜੁ ਆਪਿ ਟਿਕਾਇਆ ॥**

ਸਤਿਗੁਰੁ ਪਰਤਖਿ ਹੋਏ ਬਹਿ ਰਾਜੁ ਆਪਿ ਟਿਕਾਇਆ ॥

satguroo partakh hodai bahi raaj aap tikaa-i-aa.

The True Guru Himself sat up, and appointed the successor to the Throne of Raja Yoga, the Yoga of Meditation and Success.

**ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥**

ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥

sabh sikh banDhap put bhaa-ee raamdaas pairee paa-i-aa. ||4||

All the Sikhs, relatives, children and siblings have fallen at the Feet of Guru Ram Das. ||4||

**ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥**

ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥

antay satgur boli-aa mai pichhai keertan kari-ahu nirbaan jee-o.

Finally, the True Guru said, "When I am gone, sing Kirtan in Praise of the Lord, in Nirvaanaa".

**ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥**

ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਤ ॥

kayso gopaal pandit sadi-ahu har har kathaa parheh puraan jee-o.

Call in the long-haired scholarly Saints of the Lord, to read the sermon of the Lord, Har, Har.

**ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥**

ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥

har kathaa parhee-ai har naam sunee-ai baybaan har rang gur bhaav-ay.

Read the sermon of the Lord, and listen to the Lord's Name; the Guru is pleased with love for the Lord.

**ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥**

ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥

pind patal kiri-aa deevaa ful har sar paav-ay.

Do not bother with offering rice-balls on leaves, lighting lamps, and other rituals like floating the body out on the Ganges; instead, let my remains be given up to the Lord's Pool.

**ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥**

ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਤ ॥

har bhaa-i-aa satgur boli-aa har mili-aa purakh sujaan jee-o.

The Lord was pleased as the True Guru spoke; he was blended then with the all-knowing Primal Lord God.

**ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥**

ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਤ ॥੫॥

raamdaas sodhee tilak dee-aa gur sabad sach neesaan jee-o. ||5||

The Guru then blessed the Sodhi Ram Das with the ceremonial tilak mark, the insignia of the True Word of the Shabad. ||5||

**ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥**

ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਤ ॥

satgur purakh je boli-aa gursikhaa man la-ee rajaa-ay jee-o.

And as the True Guru, the Primal Lord spoke, and the Gursikhs obeyed His Will.

**ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥**

ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਤ ॥

mohree put sanmukh ho-i-aa raamdaasai pairee paa-ay jee-o.

His son Mohri turned sunmukh, and become obedient to Him; he bowed, and touched Ram Das' feet.

**ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥**

ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥

sabh pavai pairee satguroo kayree jithai guroo aap rakhi-aa.

Then, everyone bowed and touched the feet of Ram Das, into whom the Guru infused His essence.

**ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਇ ਨਿਵਾਇਆ ॥**

ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਇ ਨਿਵਾਇਆ ॥

ko-ee kar bakheelee nivai naahee fir satguroo aan nivaa-i-aa.

And any that did not bow then because of envy - later, the True Guru brought them around to bow in humility.

**ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥**

ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥

har gureh bhaanaa dee-ee vadi-aa-ee Dhur likhi-aa laykh rajaa-ay jee-o.

It pleased the Guru, the Lord, to bestow glorious greatness upon Him; such was the pre-ordained destiny of the Lord's Will.

**ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥**

ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥

kahai sundar sunhu santahu sabh jagat pairee paa-ay jee-o. ||6||1||

Says Sundar, listen, O Saints: all the world fell at His feet. ||6||1||